

ਆਸਾ ਮਹਲਾ ੩ ॥

Aasaa, Third Mehl:

ਆਪੈ ਆਪੁ ਪਛਾਣਿਆ ਸਾਦੁ ਮੀਠਾ ਭਾਈ ॥

Those who recognize their own selves, enjoy the sweet flavor, O Siblings of Destiny.

ਹਰਿ ਰਸਿ ਚਾਖਿਐ ਮੁਕਤੁ ਭਏ ਜਿਨ੍ਹਾ ਸਾਚੋ ਭਾਈ ॥੧॥

Those who drink in the sublime essence of the Lord are emancipated; they love the Truth. ||1||

ਹਰਿ ਜੀਉ ਨਿਰਮਲ ਨਿਰਮਲਾ ਨਿਰਮਲ ਮਨਿ ਵਾਸਾ ॥

The Beloved Lord is the purest of the pure; He comes to dwell in the pure mind.

ਗੁਰਮਤੀ ਸਾਲਾਹੀਐ ਬਿਖਿਆ ਮਾਹਿ ਉਦਾਸਾ ॥੧॥ ਰਹਾਉ ॥

Praising the Lord, through the Guru's Teachings, one remains unaffected by corruption. ||1||Pause||

ਬਿਨੁ ਸਬਦੈ ਆਪੁ ਨ ਜਾਪਈ ਸਭ ਅੰਧੀ ਭਾਈ ॥

Without the Word of the Shabad, they do not understand themselves -they are totally blind, O Siblings of Destiny.

ਗੁਰਮਤੀ ਘਟਿ ਚਾਨਣਾ ਨਾਮੁ ਅੰਤਿ ਸਖਾਈ ॥੨॥

Through the Guru's Teachings, the heart is illuminated, and in the end, only the Naam shall be your companion. ||2||

ਨਾਮੇ ਹੀ ਨਾਮਿ ਵਰਤਦੇ ਨਾਮੇ ਵਰਤਾਰਾ ॥

They are occupied with the Naam, and only the Naam; they deal only in the Naam.

ਅੰਤਰਿ ਨਾਮੁ ਮੁਖਿ ਨਾਮੁ ਹੈ ਨਾਮੇ ਸਬਦਿ ਵੀਚਾਰਾ ॥੩॥

Deep within their hearts is the Naam; upon their lips is the Naam; they contemplate the Word of God, and the Naam. ||3||

ਨਾਮੁ ਸੁਣੀਐ ਨਾਮੁ ਮੰਨੀਐ ਨਾਮੇ ਵਡਿਆਈ ॥

They listen to the Naam, believe in the Naam, and through the Naam, they obtain glory.

ਨਾਮੁ ਸਲਾਹੇ ਸਦਾ ਸਦਾ ਨਾਮੇ ਮਹਲੁ ਪਾਈ ॥੪॥

They praise the Naam, forever and ever, and through the Naam, they obtain the Mansion of the Lord's Presence. ||4||

ਨਾਮੇ ਹੀ ਘਟਿ ਚਾਨਣਾ ਨਾਮੇ ਸੋਭਾ ਪਾਈ ॥

Through the Naam, their hearts are illumined, and through the Naam, they obtain honor.

ਨਾਮੇ ਹੀ ਸੁਖੁ ਉਪਜੈ ਨਾਮੇ ਸਰਣਾਈ ॥੫॥

Through the Naam, peace wells up; I seek the Sanctuary of the Naam. ||5||

ਬਿਨੁ ਨਾਵੈ ਕੋਇ ਨ ਮੰਨੀਐ ਮਨਮੁਖਿ ਪਤਿ ਗਵਾਈ ॥

Without the Naam, no one is accepted; the self-willed manmukhs lose their honor.

ਜਮ ਪੁਰਿ ਬਾਧੇ ਮਾਰੀਅਹਿ ਬਿਰਥਾ ਜਨਮੁ ਗਵਾਈ ॥੬॥

In the City of Death, they are tied down and beaten, and they lose their lives in vain. ||6||

ਨਾਮੈ ਕੀ ਸਭ ਸੇਵਾ ਕਰੈ ਗੁਰਮੁਖਿ ਨਾਮੁ ਬੁਝਾਈ ॥

Those Gurmukhs who realize the Naam, all serve the Naam.

ਨਾਮਹੁ ਹੀ ਨਾਮੁ ਮੰਨੀਐ ਨਾਮੇ ਵਡਿਆਈ ॥੭॥

So believe in the Naam, and only the Naam; through the Naam, glorious greatness is obtained. ||7||

ਜਿਸ ਨੋ ਦੇਵੈ ਤਿਸੁ ਮਿਲੈ ਗੁਰਮਤੀ ਨਾਮੁ ਬੁਝਾਈ ॥

He alone receives it, unto whom it is given. Through the Guru's Teachings, the Naam is realized.

ਨਾਨਕ ਸਭ ਕਿਛੁ ਨਾਵੈ ਕੈ ਵਸਿ ਹੈ ਪੂਰੈ ਭਾਗਿ ਕੋ ਪਾਈ ॥੮॥੭॥੨੯॥

O Nanak, everything is under the influence of the Naam; by perfect good destiny, a few obtain it. ||8||7||29||